

ਧਨਾਸਰੀ ਮਹਲਾ ੫ ਘਰੁ ੬ ਅਸਟਪਦੀ ੧ੳ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ  
ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ  
ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ  
ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ  
ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ  
ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥ {ਪੰਨਾ 686}

ਪਦਅਰਥ:- ਜੋ ਜੋ—ਜੇਹੜਾ ਜੇਹੜਾ (ਜੀਵ)। ਤਿਹ ਤਿਹ—ਉਸੇ ਉਸੇ (ਜੂਨ) ਵਿਚ। ਉਰਝਾਇਓ—(ਮਾਇਆ  
ਦੇ ਮੋਹ ਵਿਚ) ਫਸਿਆ ਹੋਇਆ ਹੈ। ਸੰਜੋਗਿ—ਚੰਗੀ ਕਿਸਮਤ ਨਾਲ। ਤਾਕੀ ਹੈ—(ਮੈਂ) ਤੱਕੀ ਹੈ। ਸਾਧ—ਹੇ ਗੁਰੂ!  
ਦੇ ਕਰਿ—ਦੇ ਕੇ। ਹਾਥ—{ਬਹੁ-ਵਚਨ} ਦੋਵੇਂ ਹੱਥ। ਹਰਿ ਰਾਇਆ—ਪ੍ਰਭੂ ਪਾਤਿਸ਼ਾਹ।11

ਭ੍ਰਮਿ—ਭਟਕ ਕੇ। ਥਿਤਿ—{iŌQiq} ਟਿਕਾਉ। ਪਾਈ—ਲੱਭੀ। ਕਰਉ—ਕਰਉ, ਮੈਂ ਕਰਦਾ ਹਾਂ। ਗੁਰ—ਹੇ  
ਗੁਰੂ! ਲਾਗਉ, ਮੈਂ ਲੱਗਦਾ ਹਾਂ। ਮਾਰਗੁ—ਰਸਤਾ। ਬਤਾਈ ਦੇਹੁ—ਬਤਾਇ ਦੇਹੁ।11 ਰਹਾਉ।

ਉਪਾਵ—{ਲਫਜ਼ 'ਉਪਾਉ' ਤੋਂ ਬਹੁ-ਵਚਨ} ਹੀਲੇ। ਕਉ—ਦੀ ਖਾਤਰ। ਬਚਿਤਿ—ਚਿੱਤ ਵਿਚ ਚੰਗੀ ਤਰ੍ਹਾਂ।  
ਚਿਤਿ—ਚਿੱਤ ਵਿਚ। ਧਰਉ—ਧਰਉ, ਮੈਂ ਧਰਦਾ ਹਾਂ। ਕਰਤ—ਕਰਦਿਆਂ। ਸਦ—ਸਦਾ। ਰੇ—ਹੇ ਭਾਈ!  
ਭੇਟੈ—ਮਿਲ ਪਏ। ਲਾਹੈ—ਦੂਰ ਕਰ ਦੇਵੇ। ਸਿਉ—ਨਾਲ। ਰੰਗੁ—ਪਿਆਰ। ਲਾਵੈ—ਜੋੜ ਦੇਵੇ।21

ਅਰਥ:- ਹੇ ਸਤਿਗੁਰੂ! ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ (ਜੂਨਾਂ ਤੋਂ ਬਚਣ ਦਾ ਹੋਰ ਕੋਈ) ਟਿਕਾਉ ਨਹੀਂ ਲੱਭਾ।  
ਹੁਣ ਮੈਂ ਤੇਰੀ ਚਰਨੀਂ ਆ ਪਿਆ ਹਾਂ, ਮੈਂ ਤੇਰੀ ਹੀ ਸੇਵਾ ਕਰਦਾ ਹਾਂ, ਮੈਨੂੰ ਪਰਮਾਤਮਾ (ਦੇ ਮਿਲਾਪ) ਦਾ ਰਸਤਾ  
ਦੱਸ ਦੇ।11 ਰਹਾਉ।

ਹੇ ਗੁਰੂ! ਜੇਹੜਾ ਜੇਹੜਾ ਜੀਵ (ਜਿਸ ਕਿਸੇ) ਜੂਨ ਵਿਚ ਆਇਆ ਹੈ, ਉਹ ਉਸ (ਜੂਨ) ਵਿਚ ਹੀ (ਮਾਇਆ ਦੇ ਮੋਹ  
ਵਿਚ) ਫਸ ਰਿਹਾ ਹੈ। ਮਨੁੱਖਾ ਜਨਮ (ਕਿਸੇ ਨੇ) ਕਿਸਮਤ ਨਾਲ ਪ੍ਰਾਪਤ ਕੀਤਾ ਹੈ। ਹੇ ਗੁਰੂ! ਮੈਂ ਤਾਂ ਤੇਰਾ ਆਸਰਾ  
ਤੱਕਿਆ ਹੈ। ਆਪਣੇ ਹੱਥ ਦੇ ਕੇ (ਮੈਨੂੰ ਮਾਇਆ ਦੇ ਮੋਹ ਤੋਂ) ਬਚਾ ਲੈ। ਮੇਰ ਕਰ ਕੇ ਮੈਨੂੰ ਪ੍ਰਭੂ-ਪਾਤਿਸ਼ਾਹ ਨਾਲ  
ਮਿਲਾ ਦੇ।11

ਹੇ ਭਾਈ! ਮੈਂ (ਨਿੱਤ) ਮਾਇਆ ਦੀ ਖਾਤਰ (ਹੀ) ਅਨੇਕਾਂ ਹੀਲੇ ਕਰਦਾ ਰਹਿੰਦਾ ਹਾਂ, ਮੈਂ (ਮਾਇਆ ਨੂੰ ਹੀ) ਉਚੇਚੇ  
ਤੌਰ ਤੇ ਆਪਣੇ ਮਨ ਵਿਚ ਟਿਕਾਈ ਰੱਖਦਾ ਹਾਂ, ਸਦਾ 'ਮੇਰੀ ਮਾਇਆ, ਮੇਰੀ ਮਾਇਆ' ਕਰਦਿਆਂ ਹੀ (ਮੇਰੀ  
ਉਮਰ ਬੀਤਦੀ) ਜਾ ਰਹੀ ਹੈ। (ਹੁਣ ਮੇਰਾ ਜੀ ਕਰਦਾ ਹੈ ਕਿ) ਮੈਨੂੰ ਕੋਈ ਅਜੇਹਾ ਸੰਤ ਮਿਲ ਪਏ, ਜੇਹੜਾ (ਮੇਰੇ  
ਅੰਦਰ ਮਾਇਆ ਵਾਲੀ) ਸਾਰੀ ਸੋਚ ਦੂਰ ਕਰ ਦੇਵੇ, ਤੇ, ਪਰਮਾਤਮਾ ਨਾਲ ਮੇਰਾ ਪਿਆਰ ਬਣਾ ਦੇਵੇ।21

ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ  
ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥ ੩॥ ਜੇਤੇ ਰੇ ਤੀਰਥ ਨਾਏ  
ਅਹੰਬੁਧਿ ਮੈਲੁ ਲਾਏ ਘਰ ਕੇ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉਸਾਧਸੰਗੁ ਹਰਿ ਹਰਿ ਸਦਾ  
ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥ ੪॥ ਸਗਲ ਅਸੂਮ ਕੀਨੇ ਮਨੂਆ ਨਹ ਪਤੀਨੇ  
ਬਿਬੇਕਹੀਨ ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ  
ਦੁਰਮਤਿ ਮਲੁ ਖੋਏ ॥੫॥ {ਪੰਨਾ 687}

ਪਦਅਰਥ:- ਰੇ—ਹੇ ਭਾਈ! ਸਗਲ—ਸਾਰੇ। ਚੂਕੈ—ਮੁੱਕਦਾ। ਭੇਦ—ਵਿੱਥ। ਧੀਰਹਿ—ਧੀਰਜ ਕਰਦੇ। ਪੰਚਾ—

ਗਿਆਨ-ਇੰਦ੍ਰੇ। ਰਹਤੁ—ਨਿਰਲੇਪ। ਅੰਮ੍ਰਿਤ—ਆਤਮਕ ਜੀਵਨ ਦੇਣ ਵਾਲਾ। ਰਿਦੈ—ਹਿਰਦੇ ਵਿਚ। ਸਿੰਚਾ—  
ਸਿੰਜ ਦੇਵੇ।3।

ਜੇਤੇ—ਜਿਤਨੇ ਹੀ। ਅਹੰਬੁਧਿ—ਹਉਮੈ ਵਾਲੀ ਅਕਲ। ਘਰ ਕੇ ਠਾਕੁਰੁ—ਹਿਰਦੇ ਘਰ ਦਾ ਮਾਲਕ ਪ੍ਰਭੂ। ਮਾਨੈ—  
ਮੰਨਦਾ, ਪਤੀਜਦਾ। ਪਾਵਉ—ਪਾਵਉ, ਮੈਂ ਪ੍ਰਾਪਤ ਕਰਾਂ। ਸੰਗੁ—ਸਾਥ, ਮਿਲਾਪ। ਅੰਜਨਿ—ਸੁਰਮੇ ਨਾਲ।4।

ਆਸ੍ਰਮ—ਸਾਰੀ ਉਮਰ ਦੇ ਚਾਰ ਹਿੱਸਿਆਂ ਦੇ ਵਖ ਵਖ ਧਰਮ {ਬ੍ਰਹਮ ਚਰਜ, ਗ੍ਰਿਹਸਥ, ਵਾਨਪ੍ਰਸਥ,  
ਸੰਨਿਆਸ—ਇਹ ਹਨ ਚਾਰ ਆਸ੍ਰਮ}। ਬਿਬੇਕਹੀਨ—ਵਿਚਾਰ ਤੋਂ ਸੱਖਣਾ। ਦੇਹੀ—ਸਰੀਰ। ਬਿਧਾਤਾ—  
ਕਰਤਾਰ। ਕੈ ਰੰਗਿ—ਦੇ ਪ੍ਰੇਮ ਵਿਚ। ਰਾਤਾ—ਰੰਗਿਆ ਹੋਇਆ।5।

ਅਰਥ:- ਹੇ ਭਾਈ! ਸਾਰੇ ਵੇਦ ਪੜ੍ਹ ਵੇਖੇ ਹਨ, (ਇਹਨਾਂ ਦੇ ਪੜ੍ਹਨ ਨਾਲ ਪਰਮਾਤਮਾ ਨਾਲੋਂ) ਮਨ ਦੀ ਵਿੱਥ ਨਹੀਂ  
ਮੁੱਕਦੀ, (ਵੇਦ ਆਦਿਕਾਂ ਦੇ ਪੜ੍ਹਨ ਨਾਲ) ਗਿਆਨ-ਇੰਦ੍ਰੇ ਇਕ ਛਿਨ ਵਾਸਤੇ ਭੀ ਸ਼ਾਂਤ ਨਹੀਂ ਹੁੰਦੇ। ਹੇ ਭਾਈ! ਕੋਈ  
ਅਜੇਹਾ ਭਗਤ (ਮਿਲ ਪਏ) ਜੇਹੜਾ (ਆਪ) ਮਾਇਆ ਤੋਂ ਨਿਰਲੇਪ ਹੋਵੇ, (ਉਹੀ ਭਗਤ) ਮੇਰੇ ਹਿਰਦੇ ਵਿਚ  
ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਸਿੰਜ ਸਕਦਾ ਹੈ।3।

ਹੇ ਭਾਈ! ਜਿਤਨੇ ਭੀ ਤੀਰਥ ਹਨ ਜੇ ਉਹਨਾਂ ਉਤੇ ਇਸ਼ਨਾਨ ਕੀਤਾ ਜਾਏ; ਉਹ ਇਸ਼ਨਾਨ ਸਗੋਂ ਮਨ ਨੂੰ ਹਉਮੈ ਦੀ  
ਮੈਲ ਲਾ ਦੋਂਦੇ ਹਨ, (ਇਹਨਾਂ ਤੀਰਥ-ਇਸ਼ਨਾਨਾਂ ਨਾਲ) ਪਰਮਾਤਮਾ ਰਤਾ ਭਰ ਭੀ ਪ੍ਰਸੰਨ ਨਹੀਂ ਹੁੰਦਾ। (ਮੇਰੀ ਤਾਂ  
ਇਹ ਤਾਂਘ ਹੈ ਕਿ) ਮੈਂ ਕਦੇ ਸਾਧ ਸੰਗਤਿ ਪ੍ਰਾਪਤ ਕਰ ਸਕਾਂ, (ਸਾਧ ਸੰਗਤਿ ਦੀ ਬਰਕਤਿ ਨਾਲ ਮਨ ਵਿਚ) ਸਦਾ  
ਆਤਮਕ ਆਨੰਦ ਬਣਿਆ ਰਹੇ, ਤੇ, ਮੇਰਾ ਮਨ ਗਿਆਨ ਦੇ ਸੁਰਮੇ ਨਾਲ (ਆਪਣੇ ਆਪ ਨੂੰ) ਪਵਿਤ੍ਰ ਕਰ ਲਏ।4।

ਹੇ ਭਾਈ! ਸਾਰੇ ਹੀ ਆਸ੍ਰਮਾਂ ਦੇ ਧਰਮ ਕਮਾਇਆਂ ਭੀ ਮਨ ਨਹੀਂ ਪਤੀਜਦਾ। ਵਿਚਾਰ-ਹੀਨ ਮਨੁੱਖ ਸਿਰਫ ਸਰੀਰ  
ਨੂੰ ਹੀ ਸਾਫ-ਸੁਥਰਾ ਕਰਦੇ ਰਹਿੰਦੇ ਹਨ। ਹੇ ਭਾਈ! (ਮੇਰੀ ਇਹ ਲਾਲਸਾ ਹੈ ਕਿ) ਪਰਮਾਤਮਾ ਦੇ ਪ੍ਰੇਮ-ਰੰਗ ਵਿਚ  
ਰੰਗਿਆ ਹੋਇਆ, ਪਰਮਾਤਮਾ ਦਾ ਰੂਪ ਕੋਈ ਮਹਾ ਪੁਰਖ ਲੱਭ ਪਏ, ਤੇ, ਉਹ ਮੇਰੇ ਮਨ ਦੀ ਭੈੜੀ ਮਤਿ ਦੀ ਮੈਲ  
ਦੂਰ ਕਰ ਦੇਵੇ।5।

ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ ਜਿਸੁ ਭੇਟੀਐ  
ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਉ ਨੇਤ੍ਰਹੁ ਪੇਖੈ ॥੬॥ ਮਨਹਠਿ ਜੋ ਕਮਾਵੈ ਤਿਲੁ  
ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ ॥ ਕੋਈ ਐਸੋ ਰੇ ਸੁਖਹ ਦਾਈ ਪ੍ਰਭ ਕੀ  
ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਹਮਾਰੀ ॥ ੭॥ ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨ ਮਾਇ  
ਗੁਰ ਕੈ ਸਬਦਿ ਮੇਰਾ ਮਨੁ ਰਾਤਾ ॥ ਸਦਾ ਸਦਾ ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੇ  
ਹਰਿ ਚਰਨ ਪਰਾਤਾ ॥੮॥ ਸਫਲ ਸਫਲ ਭਈ ਸਫਲ ਜਾਤ੍ਰਾ ॥ ਆਵਣ ਜਾਣ ਰਹੇ ਮਿਲੇਸਾਧਾ ॥੯॥  
ਰਹਾਉ ਦੂਜਾ ॥੧॥੩॥ {ਪੰਨਾ 687}

ਪਦਅਰਥ:- ਕਰਮ ਧਰਮ—ਮਿਥੇ ਹੋਏ ਧਾਰਮਿਕ ਕਰਮ। ਕਰਮ ਧਰਮ ਜੁਗਤਾ—(ਤੀਰਥ ਇਸ਼ਨਾਨ ਆਦਿਕ  
ਮਿਥੇ ਹੋਏ) ਧਾਰਮਿਕ ਕੰਮਾਂ ਵਿਚ ਰੁੱਝਾ ਹੋਇਆ। ਨਿਮਖ—ਅੱਖ ਝਮਕਣ ਜਿਤਨਾ ਸਮਾ। ਹੇਤੁ—(ਪ੍ਰਭੂ ਨਾਲ)  
ਪ੍ਰੇਮ। ਗਰਬਿ ਗਰਬਿ—ਮੁੜ ਮੁੜ ਅਹੰਕਾਰ ਵਿਚ। ਪੜੈ—ਪੈਂਦਾ ਹੈ। ਜਿਸੁ—ਜਿਸ ਮਨੁੱਖ ਨੂੰ। ਭੇਟੀਐ—ਮਿਲਦਾ  
ਹੈ। ਸਫਲ ਮੂਰਤਿ—ਉਹ ਗੁਰੂ ਜਿਸ ਦੀ ਹਸਤੀ ਸਾਰੇ ਫਲ ਦੋਂਦੀ ਹੈ। ਕੀਰਤਿ—ਸਿਫਤਿ-ਸਾਲਾਹ। ਪਰਸਾਦਿ—  
ਕਿਰਪਾ ਨਾਲ।6।

ਹਠਿ—ਹਠ ਨਾਲ। ਤਿਲ—ਰਤਾ ਭਰ ਭੀ। ਬਗੁਲ—ਬਗੁਲਾ। ਮਾਇਆ ਧਾਰੀ—ਆਪਣੇ ਮਨ ਵਿਚ ਮਾਇਆ  
ਦਾ ਹੀ ਮੋਹ ਟਿਕਾਈ ਰੱਖਣ ਵਾਲਾ। ਸੁਖਹ ਦਾਈ—ਆਤਮਕ ਆਨੰਦ ਦੇਣ ਵਾਲਾ। ਤਿਸੁ ਭੇਟੇ—ਉਸ ਨੂੰ

ਮਿਲਿਆਂ। ਗਤਿ—ਉੱਚੀ ਆਤਮਕ ਅਵਸਥਾ।7।

ਗੋਪਾਲ ਰਾਇ—ਪ੍ਰਭੂ ਪਾਤਿਸ਼ਾਹ। ਰੇ—ਹੇ ਭਾਈ! ਮਾਇ—ਮਾਇਆ (ਦੇ)। ਕੈ ਸਬਦਿ—ਦੇ ਸ਼ਬਦ ਵਿਚ।  
ਰਾਤਾ—ਮਗਨ। ਪਰਾਤਾ—ਪੈ ਕੇ।8।

ਜਾਤ੍ਰਾ—ਮਨੁੱਖਾ ਜੀਵਨ ਦਾ ਸਫਰ। ਰਹੇ—ਮੁੱਕ ਗਏ। ਮਿਲੇ—ਮਿਲਿ, ਮਿਲ ਕੇ। ਸਾਧਾ—ਸਾਧ, ਗੁਰੂ (ਨੂੰ)।1।

ਅਰਥ:- ਹੇ ਭਾਈ! ਜੇਹੜਾ ਮਨੁੱਖ (ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕਰਮਾਂ ਵਿਚ ਹੀ ਰੁੱਝਾ ਰਹਿੰਦਾ ਹੈ, ਰਤਾ-ਭਰ ਸਮੇਂ ਲਈ ਭੀ ਪਰਮਾਤਮਾ ਨਾਲ ਪਿਆਰ ਨਹੀਂ ਕਰਦਾ, (ਉਹ ਇਹਨਾਂ ਕੀਤੇ ਕਰਮਾਂ ਦੇ ਆਸਰੇ) ਮੁੜ ਮੁੜ ਅਹੰਕਾਰ ਵਿਚ ਟਿਕਿਆ ਰਹਿੰਦਾ ਹੈ, (ਇਹਨਾਂ ਕੀਤੇ ਧਾਰਮਿਕ ਕਰਮਾਂ ਵਿਚੋਂ ਕੋਈ ਭੀ ਕਰਮ) ਕਿਸੇ ਕੰਮ ਨਹੀਂ ਆਉਂਦਾ। ਹੇ ਭਾਈ! ਜਿਸ ਮਨੁੱਖ ਨੂੰ ਉਹ ਗੁਰੂ ਮਿਲ ਪੈਂਦਾ ਹੈ ਜੋ ਸਾਰੀਆਂ ਮੁਰਾਦਾਂ ਪੂਰੀਆਂ ਕਰਨ ਵਾਲਾ ਹੈ ਅਤੇ ਜਿਸ ਦੀ ਕਿਰਪਾ ਨਾਲ ਮਨੁੱਖ ਸਦਾ ਪਰਮਾਤਮਾ ਦੀ ਸਿਫਤਿ-ਸਾਲਾਹ ਕਰਦਾ ਹੈ, ਉਸ ਗੁਰੂ ਦੀ ਕਿਰਪਾ ਨਾਲ ਕੋਈ ਭਾਗਾਂ ਵਾਲਾ ਮਨੁੱਖ ਪਰਮਾਤਮਾ ਨੂੰ ਆਪਣੀਆਂ ਅੱਖਾਂ ਨਾਲ (ਹਰ ਥਾਂ ਵੱਸਦਾ) ਵੇਖ ਲੈਂਦਾ ਹੈ।6।

ਹੇ ਭਾਈ! ਜੇਹੜਾ ਮਨੁੱਖ ਮਨ ਦੇ ਹਠ ਨਾਲ (ਤਪ ਆਦਿਕ ਘਾਲ) ਕਰਦਾ ਹੈ, (ਪਰਮਾਤਮਾ ਉਸਦੀ ਇਸ ਮੋਹਨਤ ਨੂੰ) ਰਤਾ ਭਰ ਭੀ ਪਰਵਾਨ ਨਹੀਂ ਕਰਦਾ (ਕਿਉਂਕਿ) ਹੇ ਭਾਈ! ਉਹ ਮਨੁੱਖ ਤਾਂ ਬਗੁਲੇ ਵਾਂਗ ਹੀ ਸਮਾਧੀ ਲਾ ਰਿਹਾ ਹੁੰਦਾ ਹੈ; ਆਪਣੇ ਮਨ ਵਿਚ ਉਹ ਮਾਇਆ ਦਾ ਮੋਹ ਹੀ ਟਿਕਾਈ ਰੱਖਦਾ ਹੈ। ਹੇ ਭਾਈ! ਜੇ ਕੋਈ ਅਜੇਹਾ ਆਤਮਕ ਆਨੰਦ-ਦਾਤਾ ਮਿਲ ਪਏ, ਜੇਹੜਾ ਸਾਨੂੰ ਪਰਮਾਤਮਾ ਦੀ ਸਿਫਤਿ-ਸਾਲਾਹ ਦੀ ਗੱਲ ਸੁਣਾਏ, ਤਾਂ ਉਸ ਨੂੰ ਮਿਲ ਕੇ ਸਾਡੀ ਆਤਮਕ ਅਵਸਥਾ ਉੱਚੀ ਹੋ ਸਕਦੀ ਹੈ।7।

ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ-ਪਾਤਿਸ਼ਾਹ ਦਇਆਲ ਹੁੰਦਾ ਹੈ, (ਗੁਰੂ ਉਸ ਦੇ) ਮਾਇਆ ਦੇ ਬੰਧਨ ਕੱਟ ਦੇਂਦਾ ਹੈ। ਹੇ ਭਾਈ! ਮੇਰਾ ਮਨ (ਭੀ) ਗੁਰੂ ਦੇ ਸ਼ਬਦ ਵਿਚ (ਹੀ) ਮਗਨ ਰਹਿੰਦਾ ਹੈ। ਹੇ ਨਾਨਕ! (ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਨੂੰ) ਸਾਰੇ ਡਰਾਂ ਤੋਂ ਰਹਿਤ ਗੋਬਿੰਦ ਮਿਲ ਪੈਂਦਾ ਹੈ, ਉਸ ਦੇ ਅੰਦਰ ਸਦਾ ਆਨੰਦ ਬਣਿਆ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਲੀਨ ਰਹਿ ਕੇ ਉਹ ਮਨੁੱਖ ਸਾਰੇ ਸੁਖ ਪ੍ਰਾਪਤ ਕਰ ਲੈਂਦਾ ਹੈ।8।

(ਹੇ ਭਾਈ! ਗੁਰੂ ਦੇ ਦਰ ਤੇ ਪਿਆਂ) ਮਨੁੱਖਾ ਜੀਵਨ ਵਾਲਾ ਸਫਰ ਕਾਮਯਾਬ ਹੋ ਜਾਂਦਾ ਹੈ। ਗੁਰੂ ਨੂੰ ਮਿਲ ਕੇ ਜਨਮ ਮਰਨ ਦੇ ਗੋੜ ਮੁੱਕ ਜਾਂਦੇ ਹਨ।1। ਰਹਾਉ ਦੂਜਾ।1।3।

ਨੋਟ:- ਇਹ 1 ਅਸ਼ਟਪਦੀ ਮਹਲਾ 5 ਦੀ ਹੈ। ਮਹਲਾ 1 ਦੀਆਂ ਦੋ ਅਸ਼ਟਪਦੀਆਂ ਹਨ। ਕੁੱਲ ਜੋੜ 3 ਬਣਿਆ।